

ਗੋਂਡ ॥
godd |
Gond:

ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
mo ko thaar lae raamaa thaar lae |
Carry me across, O Lord, carry me across.
ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ ।

ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਨੁਲਾ ਬਾਹ ਦੇ ॥੧॥ ਰਹਾਉ ॥
mai ajaan jan tharibae n jaano baap beethulaa baah dhae |1| rehaao |
I am ignorant, and I do not know how to swim. O my Beloved Father, please give me Your arm.
||1||Pause||
ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਵਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ । ਰਹਾਉ ।

ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
nar thae sur hoe jaath nimakh mai sathigur budh sikhlaaaee |
I have been transformed from a mortal being into an angel, in an instant; the True Guru has taught me this.
(ਹੇ ਬੀਨੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ,

ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
nar thae oupaj surag ko jeethiou so avakhadh mai paaee |1|
Born of human flesh, I have conquered the heavens; such is the medicine I was given. ||1||
ਹੇ ਪਿਤਾ! (ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) । ੧।

ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
jehaa jehaa dhooa naaradh ttaekae naik ttikaavahu mohi |
Please place me where You placed Dhroo and Naarad, O my Master.
ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ,

ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥
therae naam avilamb bahuth jan oudharae naamae kee nij math eaeh |2|3|
With the Support of Your Name, so many have been saved; this is Naam Dayv's understanding.
||2||3||
ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ । ੨।੩।